



COVID-19 ਦੀ ਪ੍ਰਤੀਕਿਰਿਆ ਵਿੱਚ, ਬ੍ਰੈਮਪਟਨ ਟ੍ਰਾਂਜ਼ਿਟ ਵਿੱਚ 31 ਮਾਰਚ ਨੂੰ ਲਾਗੂ ਹੋਣ ਵਾਲੀਆਂ ਤਬਦੀਲੀਆਂ

ਬ੍ਰੈਮਪਟਨ, ਓਨਟੈਰੀਓ (30 ਮਾਰਚ, 2020) – COVID-19 (ਸੀ.ਓ.ਵੀ.ਆਈ.ਡੀ.-19) ਦੀ ਪ੍ਰਤੀਕਿਰਿਆ ਵਿੱਚ ਅਤੇ ਇਹ ਯਕੀਨੀ ਬਣਾਉਣ ਲਈ ਕਿ ਬ੍ਰੈਮਪਟਨ ਟ੍ਰਾਂਜ਼ਿਟ (Brampton Transit), ਆਪਣੇ ਭਾਈਚਾਰੇ ਨੂੰ ਸੁਰੱਖਿਅਤ ਰੂਪ ਨਾਲ ਸੇਵਾ ਦੇ ਰਿਹਾ ਹੈ, 31 ਮਾਰਚ ਤੋਂ ਸ਼ੁਰੂ ਕਰਦੇ ਹੋਏ, ਬੱਸ ਸੇਵਾ ਵਿੱਚ ਇਸ ਤਰ੍ਹਾਂ ਤਬਦੀਲੀ ਹੋਵੇਗੀ।

ਹੇਠਾਂ ਲਿਖੇ ਰੂਟਾਂ ਤੇ, ਕੱਲ੍ਹ ਤੋਂ ਸ਼ੁਰੂ ਕਰਦੇ ਹੋਏ ਅਤੇ ਅਗਲੇ ਨੋਟਿਸ ਤੱਕ, ਸਵੇਰੇ (ਸਵੇਰੇ 6 ਵਜੇ ਤੋਂ 9 ਵਜੇ ਤੱਕ) ਅਤੇ ਸ਼ਾਮ (ਦੁਪਹਿਰ ਬਾਅਦ 3 ਵਜੇ ਤੋਂ ਸ਼ਾਮ 7 ਵਜੇ ਤੱਕ) ਦੀ ਪੀਕ ਪੀਰੀਅਡ (Peak Period) ਸੇਵਾ ਪੇਸ਼ ਨਹੀਂ ਕੀਤੀ ਜਾਵੇਗੀ। ਲਗਭਗ ਸਵੇਰੇ 9 ਵਜੇ ਤੋਂ ਦੁਪਹਿਰ ਬਾਅਦ 3 ਵਜੇ ਤੱਕ ਦੁਪਹਿਰ ਦੀ ਸੇਵਾ ਅਤੇ ਸ਼ਾਮ 7 ਵਜੇ ਤੋਂ ਬਾਅਦ ਸ਼ਾਮ ਦੀ ਸੇਵਾ, ਇਹਨਾਂ ਰੂਟਾਂ ਤੇ ਪਹਿਲਾਂ ਵਾਂਗ ਹੀ ਜਾਰੀ ਰਹੇਗੀ।

- 12 ਗ੍ਰੇਨੋਬਲ (12 Grenoble)
- 13 ਅਵੋਨਡੇਲ (13 Avondale)
- 16 ਸਾਊਥਗੇਟ (16 Southgate)
- 17 ਹੋਡਨ (17 Howden)
- 19 ਫਰਨਫੋਰੈਸਟ (19 Fernforest)
- 32 ਫਾਦਰ ਟੋਬਿਨ (32 Father Tobin)
- 33 ਪੀਟਰ ਰੋਬਰਟਸਨ (33 Peter Robertson)
- 56 ਕਿੰਗਨੋਲ (56 Kingknoll)

ਇਹ ਤਬਦੀਲੀਆਂ ਬ੍ਰੈਮਪਟਨ ਟ੍ਰਾਂਜ਼ਿਟ ਦੇ ਕੁਝ ਵਿਅਸਤ ਰੂਟਾਂ ਲਈ ਵਾਧੂ ਸਰੋਤਾਂ ਨੂੰ ਦੁਬਾਰਾ ਵੰਡਣ ਲਈ ਲਾਗੂ ਹੋਣਗੀਆਂ ਕਿਉਂਕਿ ਅਸੀਂ ਸਰੀਰਕ ਦੂਰੀ ਜਿਹੇ ਉਪਾਵਾਂ ਦਾ ਸਮਰਥਨ ਕਰਨ ਲਈ ਬੱਸਾਂ ਵਿੱਚ ਅੱਧੀਆਂ ਸੀਟਾਂ ਤੇ ਹੀ ਸਵਾਰੀਆਂ ਲੈ ਰਹੇ ਹਾਂ।

ਵੱਧ ਵਾਰ ਸਫਾਈ ਅਤੇ ਰੋਗਾਣੂ ਮੁਕਤ ਕਰਨ ਦੀ ਸਮਾਂ ਸਾਰਨੀ ਪਹਿਲਾਂ ਵਾਂਗ ਹੀ ਪ੍ਰਭਾਵੀ ਰਹੇਗੀ। ਹਰ 48 ਘੰਟਿਆਂ ਵਿੱਚ ਸਾਰੀਆਂ ਠੋਸ ਸਤ੍ਹਾਵਾਂ, ਓਪਰੇਟਰ ਕੰਪਾਰਟਮੈਂਟਸ ਅਤੇ ਸੀਟਾਂ ਨੂੰ ਰੋਗਾਣੂ ਮੁਕਤ ਕਰਨਾ, ਬ੍ਰੈਮਪਟਨ ਟ੍ਰਾਂਜ਼ਿਟ ਦਾ ਟੀਚਾ ਹੈ। ਜਿਹਨਾਂ ਫੈਸਿਲਿਟੀਜ਼ ਅਤੇ ਟਰਮੀਨਲਾਂ ਦੀਆਂ ਠੋਸ ਸਤ੍ਹਾਵਾਂ ਹਨ, ਉਹਨਾਂ ਨੂੰ ਰੋਜ਼ਾਨਾ ਪੂੰਝਿਆ ਜਾਵੇਗਾ ਅਤੇ ਰੋਗਾਣੂ ਮੁਕਤ ਕੀਤਾ ਜਾਵੇਗਾ। ਸਵਾਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਫਰ ਕਰਦੇ ਸਮੇਂ ਹੈਂਡ ਸੈਨੀਟਾਈਜ਼ਰ, ਵਾਈਪਸ ਜਿਹੇ, ਖੁਦ ਦੇ ਰੋਗਾਣੂ-ਨਾਸ਼ਕ ਪਦਾਰਥ ਆਪਣੇ ਨਾਲ ਰੱਖਣ ਅਤੇ ਵਾਰ-ਵਾਰ ਆਪਣੇ ਹੱਥ ਧੋਣ।

ਸਿਟੀ ਆਫ ਬ੍ਰੈਮਪਟਨ, ਜੋਖਮਾਂ ਦਾ ਲਗਾਤਾਰ ਨਿਰੀਖਣ ਕਰਨ ਲਈ ਪੀਲ ਪਬਲਿਕ ਹੈਲਥ (Peel Public Health) ਅਤੇ ਬ੍ਰੈਮਪਟਨ ਐਮਰਜੈਂਸੀ ਮੈਨੇਜਮੈਂਟ ਆਫਿਸ (Brampton Emergency Management Office) ਵਿਖੇ ਆਪਣੇ ਭਾਈਵਾਲਾਂ ਦੇ ਨਾਲ ਮਿਲ ਕੇ ਕੰਮ ਕਰ ਰਹੀ ਹੈ। ਨਿਯਮਿਤ ਅੱਪਡੇਟਾਂ ਲਈ www.brampton.ca/covid19 ਤੇ ਜਾਓ ਅਤੇ ਸੇਵਾ ਅੱਪਡੇਟਾਂ ਲਈ bramptontransit.com ਤੇ ਜਾਓ ਜਾਂ Twitter ਤੇ @bramptontransit ਨੂੰ ਫਾਲੋ ਕਰੋ। ਸਵਾਲ ਸਿੱਧੇ ਬ੍ਰੈਮਪਟਨ ਟ੍ਰਾਂਜ਼ਿਟ ਦੇ ਸੰਪਰਕ ਕੇਂਦਰ (Contact Centre) ਵਿਖੇ 905-874-2999 ਤੇ ਪੁੱਛੇ ਜਾ ਸਕਦੇ ਹਨ।

-30-

ਮੀਡੀਆ ਸੰਪਰਕ

ਮੋਨਿਕਾ ਦੁੱਗਲ (Monika Duggal)

ਕੋਆਰਡੀਨੇਟਰ, ਮੀਡੀਆ ਐਂਡ ਕਮਿਊਨਿਟੀ ਐਂਗੇਜਮੈਂਟ

ਸਟ੍ਰੈਟਜਿਕ ਕਮਿਊਨਿਕੇਸ਼ਨ

ਸਿਟੀ ਆਫ ਬ੍ਰੈਂਪਟਨ

905-874-3426 | Monika.Duggal@brampton.ca